

ਰਾਮਕਲੀ ਮਹਲਾ ੫ ॥

Raamkalee, Fifth Mehl:

ਜੋ ਤਿਸੁ ਭਾਵੈ ਸੋ ਥੀਆ ॥

Whatever pleases Him happens.

ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥

Forever and ever, I seek the Sanctuary of the Lord. There is none other than God. ||1||Pause||

ਪੁਤੁ ਕਲਤੁ ਲਖਿਮੀ ਦੀਸੈ ਇਨ ਮਹਿ ਕਿਛੁ ਨ ਸੰਗਿ ਲੀਆ ॥

You look upon your children, spouse and wealth; none of these will go along with you.

ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥

Eating the poisonous potion, you have gone astray. You will have to go, and leave Maya and your mansions. ||1||

ਨਿੰਦਾ ਕਰਿ ਕਰਿ ਬਹੁਤੁ ਵਿਗੁਣਾ ਗਰਭ ਜੋਨਿ ਮਹਿ ਕਿਰਤਿ ਪਇਆ ॥

Slandering others, you are totally ruined; because of your past actions, you shall be consigned to the womb of reincarnation.

ਪੁਰਬ ਕਮਾਣੈ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥

Your past actions will not just go away; the most horrible Messenger of Death shall seize you. ||2||

ਬੋਲੈ ਤੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥

You tell lies, and do not practice what you preach. Your desires are not satisfied - what a shame.

ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥

You have contracted an incurable disease; slandering the Saints, your body is wasting away; you are utterly ruined. ||3||

ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥

He embellishes those whom He has fashioned. He Himself gave life to the Saints.

ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥

O Nanak, He hugs His slaves close in His Embrace. Please grant Your Grace, O Supreme Lord God, and be kind to me as well. ||4||44||55||